



Punjab Government Gazette

EXTRAORDINARY

Published by Authority

CHANDIGARH, SATURDAY, NOVEMBER 7, 2020 (KARTIKA 16, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਨਵੰਬਰ, 2020

ਨੰ: 5/45/2020/ਮਚਦ/ਹਸ/4091.—ਅਧਿਸੂਚਨਾ ਨੰ: 5/45/2020/ਮਚਦ/ਹਸ/3662, ਮਿਤੀ 23-10-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿੱਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਰਈਆ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿੱਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:—

ਨਿਯਮ

ਨਗਰ ਪੰਚਾਇਤ, ਰਈਆ ਜਿਲ੍ਹਾ ਅੰਮ੍ਰਿਤਸਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਰਈਆ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਰਈਆ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨੁਸੂਚਿਤ ਜਾਤੀ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਰੇਲਵੇ ਲਾਈਨ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਹੱਦ

ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਨਾਥ ਦੀ ਖੂਹੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੀ.ਡੀ.ਓ. ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਕਸ.ਐਮ.ਸੀ. ਭਿੰਦਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬਾਦੀ ਗਲੀ ਬਾਬਾ ਜਗੀਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਲਾ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੈਹਗਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਨਾਥ ਦੀ ਖੂਹੀ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਬਕਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਵਲੀ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੁੱਖ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੱਥਪਾਲ ਛਾਬੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਾਥ ਦੀ ਖੂਹੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਬਾ ਬਕਾਲਾ ਰੋਡ ਅਤੇ ਗਲੀ ਬਲਵਿੰਦਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਬਲਵਿੰਦਰ ਸਿੰਘ ਨਾਲ ਚੱਲਦੇ ਹੋਏ ਫਿਰਨੀ ਰਈਆ ਖੁਰਦ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਬਾਬਾ ਬਕਾਲਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4 (ਪੱਛਮੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਫਿਰਨੀ ਰਈਆ ਖੁਰਦ ਅਤੇ ਗਲੀ ਸੁੱਚਾ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਸੁੱਚਾ ਸਿੰਘ ਵਾਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੀਮਾ ਬਾਠ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੀ.ਜੇ. ਕਾਲੀਆ ਧਰਮਕੰਡਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਰਈਆ ਖੁਰਦ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੁੱਚਾ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੇਰੂਮਾਨ ਸੜਕ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਜੀ.ਟੀ. ਰੋਡ ਨਾਲ ਚੱਲਦੇ ਹੋਏ ਚੀਮਾ ਬਾਠ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫੇਰੂਮਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਫਿਰਨੀ ਗੁਰੂ ਰਵੀਦਾਸ ਬਜਾਰ ਵਾਲੀ ਅਤੇ ਗਲੀ ਮਾਤਾ ਰਾਣੀ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਮਾਤਾ ਰਾਣੀ ਮੰਦਰ ਦੇ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਲਬਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਲਵਾਨ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ

ਗਲੀ ਨਾਲ ਚੱਲਦੇ ਹੋਏ ਫੇਰੂਮਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫਿਰਨੀ ਗੁਰੂ ਰਵੀਦਾਸ ਬਜ਼ਾਰ ਵਾਲੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਮਾਤਾ ਰਾਣੀ ਮੰਦਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਦਲਬੀਰ ਸਿੰਘ ਵਾਲੀ ਅਤੇ ਗਲੀ ਪੰਜਾਬ ਐਂਡ ਸਿੰਧ ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਦਲਬੀਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਗੁਰਨਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਂਬਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਜਗੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰਸ ਹਰਬੰਸ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਐਂਡ ਸਿੰਧ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਬੀਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਪੰਜਾਬ ਐਂਡ ਸਿੰਧ ਬੈਂਕ ਵਾਲੀ ਅਤੇ ਗਲੀ ਸੱਤੇਵਾਲੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਸੱਤੇਵਾਲੀਆਂ ਨਾਲ ਚੱਲਦੇ ਹੋਏ ਗਲੀ ਚਾਵਲਾ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਧੂ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੇਰੂਮਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਲਵਾਨ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਐਂਡ ਸਿੰਧ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤੇਵਾਲੀਆਂ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਡਾਕਖਾਨੇ ਵਾਲੀ ਅਤੇ ਅੰਮ੍ਰਿਤਸਰ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਅੰਮ੍ਰਿਤਸਰ ਜੀ.ਟੀ. ਰੋਡ ਨਾਲ ਚੱਲਦੇ ਹੋਏ ਫੇਰੂਮਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਧੂ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਵਲਾ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤੇਵਾਲੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਂਕ ਵਾਲੀ ਪਾਰ ਕਰਦੇ ਹੋਏ ਗਲੀ ਨਰਸ ਹਰਬੰਸ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਜਗੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਚੌਂਕ ਪਾਰ ਕਰਦੇ ਹੋਏ ਗਲੀ ਪੁਰਾਣਾ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਗਲੀ ਡਾਕਟਰ ਸ਼ਰਮਾ ਵਾਲੀ ਅਤੇ ਅੰਮ੍ਰਿਤਸਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਕਸ਼ਮੀਰ ਸਿੰਘ ਹਵੇਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੱਥਪਾਲ ਛਾਬੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੁੱਖ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਵਲੀ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਸ਼ਰਮਾ ਵਾਲੀ ਅਤੇ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਾਥ ਦੀ ਖੂਹੀ ਰੋਡ ਅਤੇ ਅੰਮ੍ਰਿਤਸਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਮੇਨ ਜੀ.ਟੀ. ਰੋਡ ਤੀਕ; ਫਿਰ ਉਕਤ

ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਰਵੀਦਾਸ ਬਜ਼ਾਰ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਪਾਰ ਕਰਦੇ ਹੋਏ ਨਾਥ ਦੀ ਖੂਹੀ ਰੋਡ ਅਤੇ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਗਲੀ ਸਕੂਲ ਵਾਲੀ ਅਤੇ ਮੇਨ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਮੇਨ ਜੀ.ਟੀ. ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਰਾਣੇ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਡਿਸਪੈਂਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਂਬਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਅਤੇ ਮੇਨ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਿਰਨੀ ਗੁਰੂ ਰਵੀਦਾਸ ਬਜ਼ਾਰ ਵਾਲੀ ਅਤੇ ਗਲੀ ਮਾਤਾ ਰਾਣੀ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਗਲੀ ਮਾਤਾ ਰਾਣੀ ਮੰਦਰ ਦੇ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਗੁਰਨਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਰਵੀਦਾਸ ਫਿਰਨੀ ਤੀਕ; ਫਿਰ ਉਕਤ ਫਿਰਨੀ ਬਜ਼ਾਰ ਨਾਲ ਚੱਲਦੇ ਹੋਏ ਅੰਮ੍ਰਿਤਸਰ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੀ.ਡੀ.ਓ. ਦਫ਼ਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਕਸ. ਐਮ.ਸੀ. ਭਿੰਦਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਜਗੀਰਾ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਲਾ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੈਹਗਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫਿਰਨੀ ਬਜ਼ਾਰ ਰਵੀਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਤਾ ਰਾਣੀ ਮੰਦਰ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਮਿਤੀ 5 ਨਵੰਬਰ, 2020

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।